

ਸੋਰਠਿ ਮਹਲਾ ੫ ॥

Sorat'h, Fifth Mehl:

ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥

Those things, which caused me such anxiety, have all vanished.

ਸਹਜ ਸੈਨ ਅਰੁ ਸੁਖਮਨ ਨਾਰੀ ਊਧ ਕਮਲ ਬਿਗਸਇਆ ॥੧॥

Now, I sleep in peace and tranquility, and my mind is in a state of deep and profound peace; the inverted lotus of my heart has blossomed forth. ||1||

ਦੇਖਹੁ ਅਚਰਜੁ ਭਇਆ ॥

Behold, a wondrous miracle has happened!

ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਚੈ ਗੁਰਿ ਦਇਆ ॥ ਰਹਾਉ ॥

That Lord and Master, whose wisdom is said to be unfathomable, has been enshrined within my heart, by the Guru. ||Pause||

ਜੋਇ ਦੂਤ ਮੋਹਿ ਬਹੁਤੁ ਸੰਤਾਵਤ ਤੇ ਭਇਆਨਕ ਭਇਆ ॥

The demons which tormented me so much, have themselves become terrified.

ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ ਤੇਰੀ ਸਰਨਇਆ ॥੨॥

They pray: please, save us from your Lord Master; we seek your protection. ||2||

ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ ਤਿਹ ਲਇਆ ॥

When the treasure of the Lord of the Universe is opened, those who are pre-destined, receive it.

ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ ਮਨੁ ਤਨੁ ਸੀਤਲੁ ਥਿਆ ॥੩॥

The Guru has given me the one jewel, and my mind and body have become peaceful and tranquil. ||3||

ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ ਮੁਆ ॥

The Guru has blessed me with the one drop of Ambrosial Nectar, and so I have become stable, unmoving and immortal - I shall not die.

ਭਗਤਿ ਭੰਡਾਰ ਗੁਰਿ ਨਾਨਕ ਕਉ ਸਉਪੇ ਫਿਰਿ ਲੇਖਾ ਮੂਲਿ ਨ ਲਇਆ ॥੪॥੩॥੧੪॥

The Lord blessed Guru Nanak with the treasure of devotional worship, and did not call him to account again. ||4||3||14||